

ਰੋਲ ਨੰਬਰ

<input type="text"/>					
----------------------	----------------------	----------------------	----------------------	----------------------	----------------------

Candidates must write the Code on the title page of the answer-book.

- ਕਿਰਪਾ ਕਰਕੇ ਨਿਰੀਖਣ ਕਰ ਲਈ ਕਿ ਇਸ ਪ੍ਰਸ਼ਨ ਪੱਤਰ ਤੇ ਛੱਪੇ ਹੋਏ 8 ਪੰਨੇ ਹਨ।
- ਪ੍ਰਸ਼ਨ ਪੱਤਰ ਦੇ ਉੱਪਰ ਸੱਜੇ ਹੱਥ ਦਿੱਤੇ ਗਏ ਕੋਡ ਨੰ. ਨੂੰ ਪ੍ਰੀਖਿਆਰਥੀ ਉੱਤਰ ਪੁਸਤਿਕਾ ਦੇ ਮੁੱਖ ਪੰਨੇ ਤੇ ਜ਼ਰੂਰ ਲਿਖਣ।
- ਕਿਰਪਾ ਕਰਕੇ ਦੇਖ ਲਵੇ ਕਿ ਇਸ ਪ੍ਰਸ਼ਨ ਪੱਤਰ ਵਿੱਚ 31 ਪ੍ਰਸ਼ਨ ਹਨ।
- ਕਿਰਪਾ ਕਰਕੇ ਉੱਤਰ ਲਿਖਣਾ ਸ਼ੁਰੂ ਕਰਨ ਤੋਂ ਪਹਿਲਾਂ, ਪ੍ਰਸ਼ਨ ਦਾ ਕ੍ਰਮਾਂਕ (ਸੀਰਿਅਲ ਨੰਬਰ) ਜ਼ਰੂਰ ਲਿਖੋ।
- ਇਸ ਪ੍ਰਸ਼ਨ ਪੱਤਰ ਨੂੰ ਪੜ੍ਹਨ ਦੇ ਲਈ 15 ਮਿੰਟ ਦਾ ਸਮਾਂ ਦਿੱਤਾ ਗਿਆ ਹੈ। ਪ੍ਰਸ਼ਨ ਪੱਤਰ ਸਵੇਰੇ 10.15 ਵਜੇ ਵੰਡੇ ਜਾਣਗੇ। 10.15 ਵਜੇ ਤੋਂ 10.30 ਵਜੇ ਤੱਕ ਪ੍ਰੀਖਿਆਰਥੀ ਕੇਵਲ ਪ੍ਰਸ਼ਨ ਪੱਤਰ ਨੂੰ ਪੜ੍ਹਨਗੇ ਅਤੇ ਇਸ ਸਮੇਂ ਵਿੱਚ ਉਹ ਉੱਤਰ ਪੁਸਤਿਕਾ ਵਿੱਚ ਕੋਈ ਉੱਤਰ ਨਹੀਂ ਲਿਖਣਗੇ।
- Please check that this question paper contains 8 printed pages.
- Code number given on the right hand side of the question paper should be written on the title page of the answer-book by the candidate.
- Please check that this question paper contains 31 questions.
- **Please write down the Serial Number of the question before attempting it.**
- 15 minute time has been allotted to read this question paper. The question paper will be distributed at 10.15 a.m. From 10.15 a.m. to 10.30 a.m., the students will read the question paper only and will not write any answer on the answer-book during this period.

ਸੰਕਲਿਤ ਪ੍ਰੀਖਿਆ - II**SUMMATIVE ASSESSMENT - II****ਗਣਿਤ**

(ਪੰਜਾਬੀ ਉਲਥਾ)

MATHEMATICS

(Punjabi Version)

ਸਮਾਂ ਸੀਮਾ : 3 ਘੰਟੇ

Time allowed : 3 hours

ਪੂਰਨ ਅੰਕ : 90

Maximum Marks : 90

ਵਿਆਪਕ ਨਿਰਦੇਸ਼ :


- (i) ਸਾਰੇ ਪ੍ਰਸ਼ਨ ਹੱਲ ਕਰਨੇ ਜ਼ਰੂਰੀ ਹਨ।
- (ii) ਪ੍ਰਸ਼ਨ ਪੱਤਰ ਵਿੱਚ ਕੁਲ 31 ਪ੍ਰਸ਼ਨ ਹਨ ਜੋ ਚਾਰ ਖੰਡਾਂ-**ਆ**, **ਬ**, **ਸ**, ਅਤੇ **ਦ** ਵਿੱਚ ਵੰਡੇ ਹੋਏ ਹਨ।
- (iii) ਖੰਡ-**ਆ** ਵਿੱਚ **ਇੱਕ-ਇੱਕ** ਅੰਕ ਵਾਲੇ 4 ਪ੍ਰਸ਼ਨ ਹਨ। ਖੰਡ-**ਬ** ਵਿੱਚ 6 ਪ੍ਰਸ਼ਨ ਹਨ ਜਿਹਨਾਂ ਵਿੱਚੋਂ ਹਰ ਇੱਕ ਪ੍ਰਸ਼ਨ 2 ਅੰਕ ਦਾ ਹੈ। ਖੰਡ-**ਸ** ਵਿੱਚ 10 ਪ੍ਰਸ਼ਨ ਹਨ ਜਿਹਨਾਂ ਵਿੱਚੋਂ ਹਰ ਇੱਕ ਪ੍ਰਸ਼ਨ **ਤਿੰਨ-ਤਿੰਨ** ਅੰਕ ਦਾ ਹੈ। ਖੰਡ-**ਦ** ਵਿੱਚ 11 ਪ੍ਰਸ਼ਨ ਹਨ ਜਿਹਨਾਂ ਵਿੱਚੋਂ ਹਰ ਇੱਕ ਪ੍ਰਸ਼ਨ **ਚਾਰ** ਅੰਕ ਦਾ ਹੈ।
- (iv) ਕੈਲਕ੍ਯੁਲੇਟਰ ਆਦਿ ਦੀ ਵਰਤੋਂ ਦੀ ਮਨਾਹੀ ਹੈ।

ਖੰਡ-ਆ

SECTION-A

ਪ੍ਰਸ਼ਨ ਸੰਖਿਆ 1 - 4 ਤੱਕ ਹਰ ਇੱਕ ਪ੍ਰਸ਼ਨ 1 ਅੰਕ ਦਾ ਹੈ।

- ਚਿੱਤਰ 1 ਵਿੱਚ O ਕੇਂਦਰ ਵਾਲੇ ਚੱਕਰ ਦੇ ਬਿੰਦੂ C ਉਪਰ PQ ਇੱਕ ਸਪਰਸ਼ ਰੇਖਾ ਹੈ। ਜੇਕਰ AB ਰਿੱਕ ਵਿਆਸ ਹੈ ਅਤੇ $\angle CAB = 30^\circ$, ਤਾਂ $\angle PCA$ ਪਤਾ ਕਰੋ।



ਚਿੱਤਰ 1

- k ਦੇ ਕਿਸੇ ਮਾਨ ਦੇ ਲਈ $k + 9, 2k - 1$ ਅਤੇ $2k + 7$ ਇੱਕ ਅੰਕਗਣਿਤ ਲੜੀ ਦੇ ਲਗਾਤਾਰ ਪਦ ਹਨ ?
- ਦੀਵਾਰ ਦੇ ਨਾਲ ਲੱਗੀ ਇੱਕ ਪੌੜੀ ਲੇਟਵੀਂ ਦਿਸ਼ਾ ਦੇ ਨਾਲ 60° ਦਾ ਕੋਣ ਬਣਾਉਂਦੀ ਹੈ। ਜੇਕਰ ਪੌੜੀ ਦਾ ਪੈਰ ਦੀਵਾਰ ਤੋਂ 2.5 ਮੀ. ਦੀ ਦੂਰੀ ਤੇ ਹੈ ਤਾਂ ਪੌੜੀ ਦੀ ਲੰਬਾਈ ਪਤਾ ਕਰੋ।
- 52 ਪੱਤਿਆ ਦੀ ਚੰਗੀ ਤਰ੍ਹਾਂ ਫੈਂਟੀ ਗਈ ਤਾਜ਼ਾ ਦੀ ਇੱਕ ਗੁੱਟੀ ਵਿੱਚੋਂ ਅਚਾਨਕ ਇੱਕ ਪੱਤਾ ਕੱਢਿਆ ਗਿਆ। ਸੰਭਾਵਨਾ ਪਤਾ ਕਰੋ ਕਿ ਕੱਢਿਆ ਗਿਆ ਪੱਤਾ ਨਾ ਤਾਂ ਲਾਲ ਰੰਗ ਦਾ ਹੈ ਅਤੇ ਨਾ ਹੀ ਇੱਕ ਬੇਗਮ ਹੈ।


ਖੰਡ-ਬ

SECTION-B


ਪ੍ਰਸ਼ਨ ਸੰਖਿਆ 5 - 10 ਤੱਕ ਹਰ ਇੱਕ ਪ੍ਰਸ਼ਨ 2 ਅੰਕ ਦਾ ਹੈ।

- ਜੇਕਰ ਦੋ ਘਾਤੀ ਸਮੀਕਰਣ $2x^2 + px - 15 = 0$ ਦਾ ਮੂਲ -5 ਹੈ ਅਤੇ ਦੋ ਘਾਤੀ ਸਮੀਕਰਣ $p(x^2 + x) + k = 0$ ਦੇ ਮੂਲ ਬਰਾਬਰ ਹਨ ਤਾਂ k ਦਾ ਮਾਨ ਪਤਾ ਕਰੋ।
- ਬਿੰਦੂ P ਅਤੇ Q, A(2, -2) ਅਤੇ B(-7, 4) ਨੂੰ ਮਿਲਾਉਣ ਵਾਲੇ ਰੇਖਾ ਖੰਡ ਨੂੰ ਇਸ ਤਰ੍ਹਾਂ ਤਿੰਨ ਬਰਾਬਰ ਭਾਗਾਂ ਵਿੱਚ ਵੰਡਦੇ ਹਨ ਕਿ P ਬਿੰਦੂ A ਦੇ ਨਜ਼ਦੀਕੀ ਹੈ। P ਅਤੇ Q ਦੇ ਨਿਰਦੇਸ਼ ਅੰਕ ਪਤਾ ਕਰੋ।

7. ਚਿੱਤਰ 2 ਵਿੱਚ ਇੱਕ ਚਤੁਰਭੁਜ ABCD, O ਕੇਂਦਰ ਵਾਲੇ ਚੱਕਰ ਦੇ ਪਰਿਗਤ(ਬਾਹਰ ਛੂੰਹਦੀ ਹੋਈ) ਇਸ ਤਰ੍ਹਾਂ ਬਣਾਈ ਗਈ ਹੈ ਕਿ ਭੁਜਾਵਾਂ AB, BC, CD, ਅਤੇ DA ਚੱਕਰ ਦੇ ਕਰਮਵਾਰ ਬਿੰਦੂਆਂ P, Q, R ਅਤੇ S ਨੂੰ ਸਪਰਸ਼ ਕਰਦੀਆਂ ਹਨ। ਸਿੱਧ ਕਰੋ ਕਿ $AB + CD = BC + DA$




8. ਸਿੱਧ ਕਰੋ ਕਿ ਬਿੰਦੂ (3, 0), (6, 4) ਅਤੇ (-1, 3) ਇੱਕ ਸਮ ਦੋ ਬਾਹੂ ਸਮਕੋਣ ਤ੍ਰਿਭੁਜ ਦੇ ਸਿੱਖਰ ਹਨ।
9. ਇੱਕ ਅੰਕਗਿਣਤਿਕ ਲੜੀ ਦਾ ਚੌਥਾ ਪਦ ਸਿਫਰ ਹੈ। ਸਿੱਧ ਕਰੋ ਕਿ ਇਸ ਦਾ 25ਵਾਂ ਪਦ ਉਸ ਦੇ 11ਵੇਂ ਪਦ ਦਾ ਤਿੰਨ ਗੁਣਾ ਹੈ।
10. ਚਿੱਤਰ 3 ਵਿੱਚ ਇੱਕ ਬਾਹਰੀ ਬਿੰਦੂ P ਤੋਂ O ਕੇਂਦਰ ਅਤੇ r ਅਰਧ-ਵਿਆਸ ਵਾਲੇ ਚੱਕਰ ਉਪਰ ਦੋ ਸਪਰਸ਼ ਰੇਖਾਵਾਂ PT ਅਤੇ PS ਖਿੱਚੀਆਂ ਗਈਆਂ ਹਨ। ਜੇਕਰ $OP = 2r$ ਹੈ ਤਾਂ ਦਰਸਾਓ ਕਿ $\angle OTS = \angle OST = 30^\circ$




ਚਿੱਤਰ 3
ਖੰਡ-ਸ
SECTION-C

ਪ੍ਰਸ਼ਨ ਸੰਖਿਆ 11 ਤੋਂ 20 ਤੱਕ ਹਰ ਇੱਕ ਪ੍ਰਸ਼ਨ ਦੇ 3 ਅੰਕ ਹਨ।


11. ਚਿੱਤਰ 4 ਵਿੱਚ O ਕੇਂਦਰ ਵਾਲੇ ਚੱਕਰ ਦਾ ਵਿਆਸ $AB = 13$ ਮੈਂ.ਮੀ. ਹੈ ਅਤੇ $AC = 12$ ਮੈਂ.ਮੀ. ਹੈ। BC ਨੂੰ ਮਿਲਾਅਾ ਗਿਆ ਹੈ। ਛਾਇਆ ਅੰਕਿਤ(ਸ਼ੇਡਿਡ)ਖੇਤਰਫਲ ਪਤਾ ਕਰੋ: ($\pi = 3.14$ ਲਵੇ)



12. ਚਿੱਤਰ 5 ਵਿੱਚ ਇੱਕ ਟੈਂਟ ਬੇਲਨ(ਸਿਲੰਡਰ)ਦੇ ਉੱਪਰ ਲੱਗੇ ਉਸ ਹੀ ਵਿਆਸ ਵਾਲੇ ਸੰਕ੍ਰਮ ਦੇ ਆਕਾਰ ਦਾ ਹੈ। ਬੇਲਨਕਾਰ ਭਾਗ ਦੀ ਉਚਾਈ ਅਤੇ ਵਿਆਸ ਕ੍ਰਮਵਾਰ 2.1 ਮੀ. ਅਤੇ 3 ਮੀ. ਹਨ। ਅਤੇ ਸੰਕ੍ਰਮ ਆਕਾਰ ਭਾਗ ਦੀ ਤਿਰਛੀ ਉਚਾਈ 2.8 ਮੀ. ਹੈ। ਟੈਂਟ ਨੂੰ ਬਨਾਉਣ ਵਿੱਚ ਵਰਤੇ ਜਾਣ ਗਏ ਕੈਨਵਸ ਦਾ ਮੁੱਲ ਪਤਾ ਕਰੋ ਜੇਕਰ ਕੈਨਵਸ ਦਾ ਭਾਵ ₹ 500 ਪ੍ਰਤੀ ਵਰਗ ਮੀਟਰ ਹੈ। ($\pi = \frac{22}{7}$ ਲਵੇ)



13. ਜੇਕਰ ਬਿੰਦੂ P (x, y), ਬਿੰਦੂਆਂ A (a + b, b - a) ਅਤੇ B (a - b, a + b) ਤੋਂ ਬਰਾਬਰ ਦੂਰੀ ਤੇ ਹੈ, ਤਾਂ ਸਿੱਧ ਕਰੋ ਕਿ $bx = ay$
14. ਚਿੱਤਰ 6 ਵਿੱਚ, ਦੋ ਸਮਕੇਂਦਰੀ ਚੱਕਰਾਂ, ਜਿਹਨਾਂ ਦੇ ਅਰਧਵਿਆਸ ਕ੍ਰਮਵਾਰ 7 ਸੈਂ.ਮੀ. ਅਤੇ 14 ਸੈਂ.ਮੀ. ਹਨ ਦੇ ਦਰਮਿਆਨ ਘਰੇ ਛਾਇਆ ਅੰਕਿਤ(ਸੇਡਿਡ) ਖੇਤਰ ਦਾ ਖੇਤਰਫਲ ਪਤਾ ਕਰੋ ਜਦਕਿ $\angle AOC = 40^\circ$ ਹੈ ($\pi = \frac{22}{7}$ ਲਵੇ)



15. ਜੇਕਰ ਦੋ ਅੰਕਗਣਿਤ ਲੜੀਆਂ ਦੇ ਪਹਿਲੇ n ਪਦਾਂ ਦੇ ਜੋੜ $(7n + 1)(4n + 27)$ ਦੇ ਅਨੁਪਾਤ ਵਿੱਚ ਹਨ, ਤਾਂ ਉਹਨਾਂ ਦੇ m ਵੇਂ ਪਦਾਂ ਵਿੱਚ ਅਨੁਪਾਤ ਪਤਾ ਕਰੋ।
16. x ਦੇ ਲਈ ਹੱਲ ਕਰੋ : $\frac{1}{(x-1)(x-2)} + \frac{1}{(x-2)(x-3)} = \frac{2}{3}, x \neq 1, 2, 3$


17. ਇੱਕ ਸੰਕੂ ਆਕਾਰ ਬਰਤਨ, ਜਿਸਦੇ ਆਧਾਰ ਦਾ ਅਰਧ ਵਿਆਸ 5 ਸੈਂ.ਮੀ. ਅਤੇ ਉਚਾਈ 24 ਸੈਂ.ਮੀ. ਹੈ, ਪਾਣੀ ਨਾਲ ਪੂਰਾ ਭਰਿਆ ਹੋਇਆ ਹੈ। ਉਸ ਪਾਣੀ ਨੂੰ ਬੇਲਣਕਾਰ(ਸਿਲੰਡਰ ਆਕਾਰ) ਦੇ ਬਰਤਨ ਜਿਸਦਾ ਅਰਧ-ਵਿਆਸ 10 ਸੈਂ.ਮੀ. ਹੈ ਵਿੱਚ ਪਲਟ ਦਿੱਤਾ ਜਾਂਦਾ ਹੈ। ਬੇਲਣਕਾਰ ਬਰਤਨ ਵਿੱਚ ਕਿੰਨੀ ਉਚਾਈ ਤੱਕ ਪਾਣੀ ਭਰੇਗਾ। ($\pi = \frac{22}{7}$ ਲਵੇ)
18. 12 ਸੈਂ.ਮੀ. ਵਿਆਸ ਵਾਲਾ ਇੱਕ ਗੋਲਾ ਇੱਕ ਲੰਬ ਚੱਕਰ ਆਕਾਰ ਸਿਲੰਡਰਾਕਾਰ ਬਰਤਨ ਵਿੱਚ ਪਾ ਦਿੱਤਾ ਜਾਂਦਾ ਹੈ ਜਿਸ ਵਿੱਚ ਕੁਝ ਪਾਣੀ ਭਰਿਆ ਹੋਇਆ ਹੈ। ਜੇਕਰ ਗੋਲਾ ਪੂਰੀ ਤਰ੍ਹਾਂ ਪਾਣੀ ਵਿੱਚ ਢੁੱਬ ਜਾਂਦਾ ਹੈ, ਤਾਂ ਸਿਲੰਡਰਾਕਾਰ ਬਰਤਨ ਵਿੱਚ ਪਾਣੀ ਦਾ ਸਤਰ $3\frac{5}{9}$ ਸੈਂ.ਮੀ. ਉੱਚਾ ਹੋ ਜਾਂਦਾ ਹੈ। ਸਿਲੰਡਰਾਕਾਰ ਬਰਤਨ ਦਾ ਵਿਆਸ ਪਤਾ ਕਰੋ।
19. ਇੱਕ ਆਦਮੀ ਸਮੁੰਦਰੀ ਜਹਾਜ਼ ਦੇ ਡੈਂਕ, ਜੋ ਕਿ ਪਾਣੀ ਦੇ ਸਤਰ ਤੋਂ 10 ਮੀ. ਉੱਚਾ ਹੈ ਤੋਂ ਇੱਕ ਪਹਾੜੀ ਦੇ ਸਿਖਰ ਦਾ ਉਚਾਣ ਕੋਣ 60° ਅਤੇ ਪਹਾੜੀ ਦੇ ਤਲ ਦਾ ਨਿਵਾਨ ਕੋਣ 30° ਪ੍ਰਾਪਤ ਕਰਦਾ ਹੈ। ਪਹਾੜੀ ਅਤੇ ਸਮੁੰਦਰੀ ਜਹਾਜ਼ ਵਿਚਲੀ ਦੂਰੀ ਅਤੇ ਪਹਾੜੀ ਦੀ ਉਚਾਈ ਪਤਾ ਕਰੋ।
20. ਤਿੰਨ ਵੱਖਰੋਂ ਵੱਖਰੇ ਸਿੱਕੇ ਇੱਕਠੇ ਉਛਾਲੇ ਗਏ। ਹੇਠ ਲਿਖਿਆਂ ਦੇ ਆਣ ਦੀ ਸੰਭਾਵਨਾ ਪਤਾ ਕਰੋ।
(i) ਸਿਰਫ ਦੋ ਚਿੱਤ (Head)
(ii) ਘੱਟੋ ਘੱਟ 2 ਚਿੱਤ
(iii) ਘੱਟੋ ਘੱਟ ਦੋ ਪਟ (tails)

ਖੰਡ-ਦ SECTION -D

ਪ੍ਰਸ਼ਨ ਸੰਖਿਆ 21 ਤੋਂ 31 ਤੱਕ ਹਰ ਇੱਕ ਪ੍ਰਸ਼ਨ ਦੇ 4 ਅੰਕ ਹਨ।

21. ਕਿਸੇ ਰਾਜ ਵਿੱਚ ਭਾਰੀ ਹੜ੍ਹਾਂ ਦੇ ਕਾਰਨ ਹਜ਼ਾਰਾਂ ਲੋਕ ਬੇਘਰ ਹੋ ਗਏ। 50 ਸਕੂਲਾਂ ਨੇ ਮਿਲੇ ਰਾਜ ਸਰਕਾਰ ਨੂੰ 1500 ਟੈਂਟ ਲਗਾਉਣ ਦੇ ਲਈ ਥਾਂ ਅਤੇ ਕੈਨਵਾਸ ਦੇਣ ਲਈ ਪੇਸ਼ਕਸ਼ ਕੀਤੀ, ਜਿਸ ਵਿੱਚ ਹਰ ਇੱਕ ਸਕੂਲ ਬਰਾਬਰ ਹਿੱਸਾ ਪਾਏਗਾ। ਹਰ ਇੱਕ ਟੈਂਟ ਦਾ ਹੇਠਲਾ ਭਾਗ ਸਿਲੰਡਰਾਕਾਰ ਹੈ, ਜਿਸਦੇ ਆਧਾਰ ਦਾ ਅਰਧਵਿਆਸ 2.8 ਮੀ. ਅਤੇ ਉਚਾਈ 3.5 ਮੀ. ਹੈ, ਹਰ ਇੱਕ ਟੈਂਟ ਦਾ ਉਪਰਲਾ ਭਾਗ ਸੰਕੂ(ਕੋਨ) ਦੇ ਆਕਾਰ ਦਾ ਹੈ। ਜਿਸ ਦਾ ਆਧਾਰ 2.8 ਮੀ. ਅਤੇ ਉਚਾਈ 2.1 ਮੀ. ਹੈ। ਜੇਕਰ ਟੈਂਟ ਬਨਾਉਣ ਵਾਲੇ ਕੈਨਵਾਸ ਦਾ ਮੁੱਲ 120 ਰੁਪੈ ਪ੍ਰਤੀ ਵਰਗ ਮੀਟਰ ਹੈ ਤਾਂ ਹਰ ਇੱਕ ਸਕੂਲ ਰਾਹੀਂ ਕੁੱਲ ਖਰਚ ਵਿੱਚ ਪਾਇਆ ਹਿੱਸਾ ਪਤਾ ਕਰੋ। ਇਸ ਪ੍ਰਸ਼ਨ ਦੁਆਰਾ ਕਿਹੜਾ ਮੁਲ ਜਨਚਦਾ ਹੈ। ($\pi = \frac{22}{7}$ ਵਰਤੋ)

22. ਸਿੱਧ ਕਰੋ ਕਿ ਕਿਸੇ ਬਾਹਰੀ ਬਿੰਦੂ ਤੋਂ ਚੱਕਰ ਵੱਲ ਖਿੱਚੀਆਂ ਗਈਆਂ ਸਪਰਸ਼ ਰੇਖਾਵਾਂ ਦੀਆਂ ਲੰਬਾਈਆਂ ਬਰਾਬਰ ਹੋਣਗੀਆਂ।
23. 4 ਮੈਂ.ਮੀ. ਅਰਧ ਵਿਆਸ ਦਾ ਇੱਕ ਚੱਕਰ ਬਣਾਓ। ਉਸ ਉੱਪਰ ਦੋ ਸਪਰਸ਼ ਰੇਖਾਵਾਂ ਖਿੱਚੋ ਜਿਹਨਾਂ ਵਿਚਲਾ ਕੋਣ 60° ਹੋਵੇ।
24. ਚਿੱਤਰ 7 ਵਿੱਚ ਦੋ ਬਰਾਬਰ ਚੱਕਰ, ਜਿਹਨਾਂ ਦੇ ਕੇਂਦਰ O ਅਤੇ O' ਹਨ ਆਪੇ ਵਿੱਚ ਬਿੰਦੂ X ਉੱਪਰ ਸਪਰਸ਼ ਕਰਦੇ ਹਨ। OO' ਨੂੰ ਵਧਾਉਣ ਤੇ O' ਕੇਂਦਰ ਵਾਲੇ ਚੱਕਰ ਨੂੰ ਬਿੰਦੂ A ਉੱਪਰ ਕੱਟਦਾ ਹੈ। ਬਿੰਦੂ A ਤੋਂ O ਕੇਂਦਰ ਵਾਲੇ ਚੱਕਰ ਉੱਪਰ AC ਇੱਕ ਸਪਰਸ਼ ਰੇਖਾ ਹੈ ਅਤੇ $O'D \perp AC$ ਹੈ। $\frac{DO'}{CO}$ ਦਾ ਮਾਨ ਪਤਾ ਕਰੋ।




ਚਿੱਤਰ 7

25. x ਦੇ ਲਈ ਹਲ ਕਰੋ : $\frac{1}{x+1} + \frac{2}{x+2} = \frac{4}{x+4}$, $x \neq -1, -2, -4$

26. ਧਰਤੀ ਉੱਪਰ ਇੱਕ ਬਿੰਦੂ X ਤੋਂ ਇੱਕ ਲੰਬ ਖੜੀ ਮਿਨਾਰ PQ ਦੇ ਸਿਖਰ Q ਦਾ ਉਚਾਣ ਕੋਣ 60° ਹੈ। ਇੱਕ ਹੋਰ ਬਿੰਦੂ Y ਜੋ ਬਿੰਦੂ X ਤੋਂ 40 ਮੀ. ਸਿੱਧੀ ਉਚਾਈ ਵਿੱਚ ਉੱਚਾ ਹੈ, ਤੋਂ ਸਿਖਰ Q ਦਾ ਉਚਾਣ ਕੋਣ 45° ਹੈ। ਮਿਨਾਰ PQ ਦੀ ਉਚਾਈ ਅਤੇ ਦੂਰੀ PX ਪਤਾ ਕਰੋ। ($\sqrt{3} = 1.73$ ਲਵੇ)

27. ਇੱਕ ਸਿੱਧੀ ਰੇਖਾ ਵਿੱਚ ਸਥਿਤ ਘਰਾਂ ਉੱਪਰ 1 ਤੋਂ 49 ਤੱਕ ਦੀਆਂ ਸੰਖਿਆਵਾਂ (ਕ੍ਰਮ ਅਨੁਸਾਰ) ਅੰਕਿਤ ਹਨ। ਦਰਸਾਓ ਕਿ ਇਹਨਾਂ ਅੰਕਿਤ ਸੰਖਿਆਵਾਂ ਵਿੱਚੋਂ ਜ਼ਰੂਰ ਇੱਕ ਅਜਿਹੀ ਸੰਖਿਆ X ਹੈ ਕਿ X ਤੋਂ ਪਹਿਲੇ ਆਉਣ ਵਾਲੇ ਘਰਾਂ ਉੱਪਰ ਲਿਖੀਆਂ ਸੰਖਿਆਵਾਂ ਦਾ ਜੋੜ, X ਤੋਂ ਪਿੱਛੋਂ ਆਉਣ ਵਾਲੀਆਂ ਸੰਖਿਆਵਾਂ ਦੇ ਜੋੜ ਦੇ ਬਰਾਬਰ ਹੈ।


28. ਚਿੱਤਰ 8 ਵਿੱਚ ਇੱਕ ਤ੍ਰਿਭੁਜ ABC ਦੇ ਸਿਖਰ A(4, 6), B(1, 5), C(7, 2) ਹਨ। ਇੱਕ ਰੇਖਾ ਖੰਡ DE, ਭੁਜਾਵਾਂ AB ਅਤੇ AC ਨੂੰ ਕ੍ਰਮਵਾਰ ਬਿੰਦੂਆਂ D ਅਤੇ E ਉੱਪਰ ਇਸ ਤਰ੍ਹਾਂ ਕੱਟਦਾ ਹੈ ਕਿ $\frac{AD}{AB} = \frac{AE}{AC} = \frac{1}{3}$ ਹੈ ΔADE ਦਾ ਖੇਤਰਫਲ ਪਤਾ ਕਰੋ ਅਤੇ ਉਸਦੀ ਤੁਲਨਾ ΔABC ਦੇ ਖੇਤਰਫਲ ਨਾਲ ਕਰੋ।



ਚਿੱਤਰ 8

29. ਸੰਖਿਆਵਾਂ 1, 2, 3, 4 ਵਿੱਚੋਂ ਕੋਈ ਇੱਕ ਸੰਖਿਆ x ਅਚਾਨਕ ਬਿਨਾ ਵਿਚਾਰੇ ਚਣੀ ਗਈ ਅਤੇ ਸੰਖਿਆਵਾਂ 1, 4, 9, 16 ਵਿੱਚੋਂ ਕੋਈ ਸੰਖਿਆ y ਵੀ ਅਚਾਨਕ ਬਿਨਾ ਵਿਚਾਰੇ ਚੁਣੀ ਗਈ। ਸੰਭਾਵਨਾ ਪਤਾ ਕਰੋ ਕਿ x ਅਤੇ y ਦਾ ਗੁਣਨਫਲ 16 ਤੋਂ ਘੱਟ ਹੈ।

30. ਚਿੱਤਰ 9 ਵਿੱਚ O ਕੇਂਦਰ ਵਾਲੇ ਚੱਕਰ ਦਾ ਇੱਕ ਅਰਧ ਵਿਆਸੀ ਖੰਡ(ਸੈਂਟਰ) OAP ਦਰਸਾਇਆ ਗਿਆ ਹੈ। ਜਿਸਦਾ ਕੇਂਦਰ ਤੇ ਅੰਤਰਿਤ ਕੋਣ θ ਹੈ। AB ਚੱਕਰ ਦੇ ਅਰਧ ਵਿਆਸ OA ਉੱਪਰ ਲੰਬ ਹੈ, ਜੋ OP ਨੂੰ ਵਧਾਉਣ ਤੇ ਬਿੰਦੂ B ਤੇ ਕੱਟਦਾ ਹੈ। ਹੇਠ ਦਿੱਤਾ ਸਿੱਧ ਕਰੋ: ਰੇਖਾ ਅੰਕਿਤ ਭਾਗ ਦਾ (ਪਰਿਮਾਪ = $r (\tan\theta + \sec\theta + \frac{\pi\theta}{180} - 1)$) ਹੈ।



ਚਿੱਤਰ 9

31. ਇੱਕ ਮੋਟਰਬੋਟ ਜਿਸਦੀ ਖੜ੍ਹੇ ਪਾਣੀ ਵਿੱਚ ਚਾਲ 24 ਕਿ.ਮੀ/ਘੰਟਾ ਹੈ, ਵਹਾਂ ਦੇ ਉਲਟ 32 ਕਿ.ਮੀ ਜਾਣ ਵਿੱਚ, ਉਸ ਦੀ ਦੂਰੀ ਨੂੰ ਵਹਾਂ ਦੀ ਦਿਸ਼ਾ ਵਿੱਚ ਜਾਣ ਦੇ ਮੁਕਾਬਲੇ 1 ਘੰਟਾ ਵਧੇਰੇ ਲੈਂਦੀ ਹੈ। ਵਹਾਂ ਦੀ ਚਾਲ ਪਤਾ ਕਰੋ।